



# Punjab Government Gazette

Published by Authority

No. 10]

CHANDIGARH, FRIDAY, MARCH 8, 2024 (PHALGUNA 18, 1945 SAKA)

## PART I

### Punjab Government Notifications and Orders

#### ਪੰਜਾਬ ਸਰਕਾਰ

ਲੋਕ ਨਿਰਮਾਣ ਵਿਭਾਗ

(ਇਮਾਰਤਾਂ ਤੇ ਸੜਕਾਂ-1 ਸ਼ਾਖਾ)

#### ਅਧਿਸੂਚਨਾ

ਮਿਤੀ 31 ਅਕਤੂਬਰ, 2022

ਨੰ: 05/48/2022-ਬਸ1(4)/2779.-ਪੰਜਾਬ ਸਿਵਲ ਸਰਵਿਸਜ਼ (ਪ੍ਰੀਮੈਚਿਊਰ ਰਿਟਾਇਰਮੈਂਟ ਰੂਲ 1975 ਦੇ ਨਿਯਮ-3(9) ਅਨੁਸਾਰ ਅਤੇ ਵਿੱਤ ਵਿਭਾਗ ਵੱਲੋਂ ਨੋਟੀਫਿਕੇਸ਼ਨ ਮਿਤੀ 02.03.2020 ਰਾਹੀਂ ਕੀਤੀ ਗਈ ਸੋਧ ਦੇ ਸਨਮੁੱਖ ਹੇਠ ਦਰਸਾਏ ਉਪ ਮੰਡਲ ਇੰਜੀਨੀਅਰ (ਸਿਵਲ) ਨੂੰ ਮਿਤੀ 31.10.2022 ਨੂੰ (ਬਾ.ਦੁ) ਤੋਂ ਸਵੈ-ਇੱਛੁਕ ਸੇਵਾ ਨਿਵਿਰਤ ਕੀਤਾ ਜਾਂਦਾ ਹੈ :-

ਲੜੀ ਨੰ:	ਅਧਿਕਾਰੀ ਦਾ ਨਾਮ ਅਤੇ ਅਹੁਦਾ	ਪਿਤਾ ਦਾ ਨਾਮ	ਵਿਸ਼ੇਸ਼ ਕਥਨ
1.	ਇੰਜੀ: ਮਹਿੰਦਰ ਕੁਮਾਰ ਗਰਗ, ਉਪ ਮੰਡਲ ਇੰਜੀਨੀਅਰ	ਸ਼੍ਰੀ ਰਾਮ ਸਰੂਪ	ਸਵੈ-ਇੱਛੁਕ ਰਿਟਾਇਰਮੈਂਟ

2. ਜੇਕਰ ਭਵਿੱਖ ਵਿੱਚ ਕੋਈ ਚੌਕਸੀ ਪੜਤਾਲ ਜਾਂ ਮਿਸਲੇਨੀਅਸ ਐਡਵਾਂਸ ਰਕਮ ਆਦਿ ਦਾ ਕੇਸ ਲੰਬਿਤ ਹੋਵੇ ਤਾਂ ਉਸ ਤੇ ਇਹਨਾਂ ਰਿਟਾਇਰਮੈਂਟ ਦੇ ਹੁਕਮਾਂ ਦਾ ਕੋਈ ਅਸਰ ਨਹੀਂ ਹੋਵੇਗਾ ਅਤੇ ਸਬੰਧਤ ਅਧਿਕਾਰੀ ਵਿਰੁੱਧ ਕਾਰਵਾਈ ਜਾਰੀ ਰੱਖਣ ਦਾ ਸਰਕਾਰ ਦਾ ਹੱਕ ਰਾਖਵਾਂ ਹੋਵੇਗਾ। ਇਸ ਤੋਂ ਇਲਾਵਾ ਜੇਕਰ ਅਧਿਕਾਰੀ ਵਿਰੁੱਧ ਸਰਕਾਰ ਦਾ ਕੋਈ ਬਕਾਇਆ ਆਦਿ ਲੰਬਿਤ ਹੋਵੇ ਤਾਂ ਉਸਨੂੰ ਰਿਕਵਰ ਕਰਨ ਦਾ ਅਧਿਕਾਰ ਸਰਕਾਰ ਪਾਸ ਰਾਖਵਾਂ ਹੋਵੇਗਾ।

ਚੰਡੀਗੜ੍ਹ

ਮਿਤੀ 7 ਅਕਤੂਬਰ, 2022

ਅਨੁਸਾਰੀ ਵਰਮਾ, ਆਈ.ਏ.ਐਸ.

ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ,

ਲੋਕ ਨਿਰਮਾਣ ਵਿਭਾਗ (ਭ ਤੇ ਮ)